

ਮਃ ੧ ॥

First Mehl:

ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥

From woman, man is born; within woman, man is conceived; to woman he is engaged and married.

ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥

Woman becomes his friend; through woman, the future generations come.

ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥

When his woman dies, he seeks another woman; to woman he is bound.

ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥

So why call her bad? From her, kings are born.

ਭੰਡਹੁ ਹੀ ਭੰਡੁ ਉਪਜੈ ਭੰਡੈ ਬਾਝੁ ਨ ਕੋਇ ॥

From woman, woman is born; without woman, there would be no one at all.

ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥

O Nanak, only the True Lord is without a woman.

ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥

That mouth which praises the Lord continually is blessed and beautiful.

ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੨॥

O Nanak, those faces shall be radiant in the Court of the True Lord. ||2||